



Punjab Government Gazette

Published by Authority

No. 40] CHANDIGARH, FRIDAY, OCTOBER 2, 2020 (ASVINA 10, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ-1 ਸ਼ਾਖਾ)

ਅਧਿਸੂਚਨਾ

ਮਿਤੀ 27 ਅਗਸਤ, 2020

ਨੰ: WR-IRP1014/1/2020-6IP1/I/69141/2020.—ਸ਼੍ਰੀ ਜਗਜੀਵਨ ਗੁਪਤਾ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਮਿਤੀ 31.08.2020 ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ, ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੋਂ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ

ਮਿਤੀ 26 ਅਗਸਤ, 2020

ਸਰਵਜੀਤ ਸਿੰਘ, ਆਈ.ਏ.ਐਸ.,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਜਲ ਸਰੋਤ ਵਿਭਾਗ।